

ਰਾਮਕਲੀ ਮਹਲਾ ੫ ॥

Raamkalee, Fifth Mehl:

ਹੋਵੈ ਸੋਈ ਭਲ ਮਾਨੁ ॥

Whatever happens, accept that as good.

ਆਪਨਾ ਤਜਿ ਅਭਿਮਾਨੁ ॥

Leave your egotistical pride behind.

ਦਿਨੁ ਰੈਨਿ ਸਦਾ ਗੁਨ ਗਾਉ ॥

Day and night, continually sing the Glorious Praises of the Lord.

ਪੂਰਨ ਏਹੀ ਸੁਆਉ ॥੧॥

This is the perfect purpose of human life. ||1||

ਆਨੰਦ ਕਰਿ ਸੰਤ ਹਰਿ ਜਪਿ ॥

Meditate on the Lord, O Saints, and be in bliss.

ਛਾਡਿ ਸਿਆਨਪ ਬਹੁ ਚਤੁਰਾਈ ਗੁਰ ਕਾ ਜਪਿ ਮੰਤੁ ਨਿਰਮਲ ॥੧॥ ਰਹਾਉ ॥

Renounce your cleverness and all your tricks. Chant the Immaculate Chant of the Guru's Mantra. ||1||Pause||

ਏਕ ਕੀ ਕਰਿ ਆਸ ਭੀਤਰਿ ॥

Place the hopes of your mind in the One Lord.

ਨਿਰਮਲ ਜਪਿ ਨਾਮੁ ਹਰਿ ਹਰਿ ॥

Chant the Immaculate Name of the Lord, Har, Har.

ਗੁਰ ਕੇ ਚਰਨ ਨਮਸਕਾਰਿ ॥

Bow down to the Guru's Feet,

ਭਵਜਲੁ ਉਤਰਹਿ ਪਾਰਿ ॥੨॥

and cross over the terrifying world-ocean. ||2||

ਦੇਵਨਹਾਰ ਦਾਤਾਰ ॥

The Lord God is the Great Giver.

ਅੰਤੁ ਨ ਪਾਰਾਵਾਰ ॥

He has no end or limitation.

ਜਾ ਕੈ ਘਰਿ ਸਰਬ ਨਿਧਾਨ ॥
All treasures are in His home.

ਰਾਖਨਹਾਰ ਨਿਦਾਨ ॥੩॥
He will be your Saving Grace in the end. ||3||

ਨਾਨਕ ਪਾਇਆ ਏਹੁ ਨਿਧਾਨ ॥
Nanak has obtained this treasure,

ਹਰੇ ਹਰਿ ਨਿਰਮਲ ਨਾਮ ॥
the immaculate Name of the Lord, Har, Har.

ਜੋ ਜਪੈ ਤਿਸ ਕੀ ਗਤਿ ਹੋਇ ॥
Whoever chants it, is emancipated.

ਨਾਨਕ ਕਰਮਿ ਪਰਾਪਤਿ ਹੋਇ ॥੪॥੨੯॥੪੦॥
It is obtained only by His Grace. ||4||29||40||